

ਆਸਾ ॥

Aasaa:

ਮਨੁ ਮੇਰੇ ਗਜੁ ਜਿਹਬਾ ਮੇਰੀ ਕਾਤੀ ॥

My mind is the yardstick, and my tongue is the scissors.

ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥

I measure it out and cut off the noose of death. ||1||

ਕਹਾ ਕਰਉ ਜਾਤੀ ਕਹ ਕਰਉ ਪਾਤੀ ॥

What do I have to do with social status? What do I have to do with ancestry?

ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥

I meditate on the Name of the Lord, day and night. ||1||Pause||

ਰਾਂਗਨਿ ਰਾਂਗਉ ਸੀਵਨਿ ਸੀਵਉ ॥

I dye myself in the color of the Lord, and sew what has to be sewn.

ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥

Without the Lord's Name, I cannot live, even for a moment. ||2||

ਭਗਤਿ ਕਰਉ ਹਰਿ ਕੇ ਗੁਨ ਗਾਵਉ ॥

I perform devotional worship, and sing the Glorious Praises of the Lord.

ਆਠ ਪਹਰ ਅਪਨਾ ਖਸਮੁ ਧਿਆਵਉ ॥੩॥

Twenty-four hours a day, I meditate on my Lord and Master. ||3||

ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥

My needle is gold, and my thread is silver.

ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥

Naam Dayv's mind is attached to the Lord. ||4||3||